

ਧਨਾਸਰੀ ਮਹਲਾ ੧ ॥

Dhanaasaree, First Mehl:

ਨਦਰਿ ਕਰੇ ਤਾ ਸਿਮਰਿਆ ਜਾਇ ॥

If the Lord bestows His Glance of Grace, then one remembers Him in meditation.

ਆਤਮਾ ਦ੍ਰਵੈ ਰਹੈ ਲਿਵ ਲਾਇ ॥

The soul is softened, and he remains absorbed in the Lord's Love.

ਆਤਮਾ ਪਰਾਤਮਾ ਏਕੋ ਕਰੈ ॥

His soul and the Supreme Soul become one.

ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥

The duality of the inner mind is overcome. ||1||

ਗੁਰ ਪਰਸਾਦੀ ਪਾਇਆ ਜਾਇ ॥

By Guru's Grace, God is found.

ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥

One's consciousness is attached to the Lord, and so Death does not devour him. ||1||Pause||

ਸਚਿ ਸਿਮਰਿਐ ਹੋਵੈ ਪਰਗਾਸੁ ॥

Remembering the True Lord in meditation, one is enlightened.

ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥

Then, in the midst of Maya, he remains detached.

ਸਤਿਗੁਰ ਕੀ ਐਸੀ ਵਡਿਆਈ ॥

Such is the Glory of the True Guru;

ਪੁਤ੍ਰ ਕਲਤ੍ਰੁ ਵਿਚੇ ਗਤਿ ਪਾਈ ॥੨॥

in the midst of children and spouses, they attain emancipation. ||2||

ਐਸੀ ਸੇਵਕੁ ਸੇਵਾ ਕਰੈ ॥

Such is the service which the Lord's servant performs,

ਜਿਸ ਕਾ ਜੀਉ ਤਿਸੁ ਆਗੈ ਧਰੈ ॥

that he dedicates his soul to the Lord, to whom it belongs.

ਸਾਹਿਬ ਭਾਵੈ ਸੋ ਪਰਵਾਣੁ ॥

One who is pleasing to the Lord and Master is acceptable.

ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥

Such a servant obtains honor in the Court of the Lord. ||3||

ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥

He enshrines the image of the True Guru in his heart.

ਜੋ ਇਛੈ ਸੋਈ ਫਲੁ ਪਾਏ ॥

He obtains the rewards which he desires.

ਸਾਚਾ ਸਾਹਿਬੁ ਕਿਰਪਾ ਕਰੈ ॥

The True Lord and Master grants His Grace;

ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥

how can such a servant be afraid of death? ||4||

ਭਨਤਿ ਨਾਨਕੁ ਕਰੇ ਵੀਚਾਰੁ ॥

Prays Nanak, practice contemplation,

ਸਾਚੀ ਬਾਣੀ ਸਿਉ ਧਰੇ ਪਿਆਰੁ ॥

and enshrine love for the True Word of His Bani.

ਤਾ ਕੋ ਪਾਵੈ ਮੋਖ ਦੁਆਰੁ ॥

Then, you shall find the Gate of Salvation.

ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥

This Shabad is the most excellent of all chanting and austere meditations.

||5||2||4||